

ਧਨਾਸਰੀ ਮਹਲਾ ੫ ॥ ਛੁਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ
ਮੰਤਾ ਬਿਨਸਿ ਨ ਕਤਹੂ ਜਾਤਿ ॥੧॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ
ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੧੦॥੪੧॥ {ਪੰਨਾ 681}

ਪਦਅਰਥ:- ਮਹਾ ਬਲੀ ਤੇ—ਵੱਡੀ ਤਾਕਤ ਵਾਲੀ (ਮਾਇਆ) ਤੋਂ। ਪਰਾਤਿ—ਪ੍ਰੋ ਕੇ। ਮੰਤਾ—ਮੰਤਰ, ਉਪਦੇਸ਼।
ਬਿਨਸਿ ਨ ਜਾਤਿ—ਨਾਸ ਨਹੀਂ ਹੁੰਦਾ, ਨਾਹ ਹੀ ਗਵਾਚਦਾ ਹੈ। ਕਤ ਹੂ—ਕਿਤੇ ਭੀ।1।

ਸਤਿਗੁਰਿ—ਗੁਰੂ ਨੇ। ਦਾਤਿ—ਬਖਸ਼ਿਸ਼। ਕਉ—ਵਾਸਤੇ। ਗਾਤਿ—ਗਾਤਿ, ਉੱਚੀ ਆਤਮਕ ਅਵਸਥਾ। ਰਹਾਉ।

ਅੰਗੀਕਾਰੁ—ਪੱਖ। ਪ੍ਰਭਿ—ਪ੍ਰਭੂ ਨੇ। ਪਾਤਿ—ਪਤਿ, ਇੱਜ਼ਤ। ਗਹੇ—ਫੜੇ।2।

ਅਰਥ:- ਹੇ ਭਾਈ! ਪੂਰੇ ਗੁਰੂ ਨੇ (ਮੇਰੇ ਉਤੇ) ਬਖਸ਼ਿਸ਼ ਕੀਤੀ ਹੈ। (ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ
ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ। ਰਹਾਉ।

ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ
ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ। ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੋਂਦਾ ਹੈ; ਜੋ ਨਾਹ
ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ।1।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਭਗਤਾਂ ਦਾ ਪੱਖ ਕੀਤਾ ਹੈ, (ਭਗਤਾਂ ਦੀ) ਲਾਜ ਰੱਖੀ ਹੈ। ਹੇ ਨਾਨਕ! ਜਿਸ
ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ
ਮਾਣਿਆ ਹੈ।2।10। 41।